

I/28270/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਰਨਾਲਾ

ਗਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਵੰਡ ਦਾ ਸਿਲਸਿਲਾ ਜਾਰੀ

\* ਜ਼ਿਲ੍ਹੇ ਵਿਚ 49 ਹਜ਼ਾਰ 700 ਕਾਰਡਾਂ 'ਤੇ ਵੰਡਿਆ ਜਾ ਚੁੱਕਿਆ ਰਾਸ਼ਨ

ਬਰਨਾਲਾ, 27 ਮਈ :

ਕਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਗਰੀਬ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਦਾ ਸਿਲਸਿਲਾ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਗਰੀਬ ਪਰਿਵਾਰਾਂ ਨੂੰ 15 ਕਿਲੋ ਪ੍ਰਤੀ ਮੈਂਬਰ ਕਣਕ ਅਤੇ ਪ੍ਰਤੀ ਪਰਿਵਾਰ ਤਿੰਨ ਕਿਲੋ ਦਾਲ ਤਿੰਨ ਮਹੀਨਿਆਂ ਲਈ ਮੁਫਤ ਵੰਡੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਕੁੱਲ 64 ਹਜ਼ਾਰ 533 ਕਾਰਡ ਧਾਰਕ ਹਨ, ਜਿਨ੍ਹਾਂ ਵਿਚੋਂ 49 ਹਜ਼ਾਰ 700 ਪਰਿਵਾਰਾਂ ਨੂੰ ਮੁਫਤ ਰਾਸ਼ਨ ਦਿੱਤਾ ਜਾ ਚੁੱਕਿਆ ਹੈ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ ਹੈ।

ਡੀਐਫਐਸਸੀ ਅਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਵੀ ਰਾਸ਼ਨ ਕਿੱਟਾਂ (10 ਕਿਲੋ ਆਟਾ, 2 ਕਿਲੋ ਚੀਨੀ ਅਤੇ 2 ਕਿਲੋ ਦਾਲ) ਗਰੀਬ ਪਰਿਵਾਰਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡ ਦੌਰਾਨ ਕਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਜਿਵੇਂ ਮੂੰਹ ਢਕ ਕੇ ਰੱਖਣ, ਹੱਥ ਸੈਨੇਟਾਈਜ਼ ਕਰਨ ਅਤੇ ਸਮਾਜਿਕ ਦੂਰੀ ਯਕੀਨੀ ਬਣਾਈ ਜਾ ਰਹੀ ਹੈ।

ਆਨਲਾਈਨ ਕਾਊਂਸਲਿੰਗ ਸੇਵਾਵਾਂ ਦਾ ਲਾਭ ਲੈਣ ਦਾ ਸੱਦਾ

ਬਰਨਾਲਾ, 27 ਮਈ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ 'ਚ ਕਰੋਨਾ ਵਾਇਰਸ ਦੇ ਸੰਕਟ ਦੌਰਾਨ ਆਨਲਾਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਕਰੀਅਰ ਕਾਊਂਸਲਰ ਮਿਸ ਸਹਿਬਾਨਾ ਨੇ ਦੱਸਿਆ ਕਿ ਨੌਜਵਾਨ ਘਰ ਬੈਠੇ ਹੀ ਰੋਜ਼ਗਾਰ ਬਿਊਰੋ ਨਾਲ ਜੁੜ ਕੇ ਸਹੂਲਤਾਂ ਅਤੇ ਸੇਵਾਵਾਂ ਦਾ ਪੂਰਾ ਲਾਭ ਉਠਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਦੀ ਭਾਲ 'ਚ ਜੁਟੇ ਨੌਜਵਾਨ

ਹੀ [www.pgrkam.com](http://www.pgrkam.com) ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਰੋਜ਼ਗਾਰ ਸਬੰਧੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। ਇਸ ਤੋਂ ਇਲਾਵਾ ਉਚੇਰੀ ਵਿੱਦਿਆ ਜਾਂ ਕਾਊਂਸਲਿੰਗ ਲਈ ਉਮੀਦਵਾਰ 76529-25858 'ਤੇ ਸੰਪਰਕ ਕਰਕੇ ਸੇਧ ਹਾਸਿਲ ਕਰ ਸਕਦੇ ਹਨ। ਸੰਪਰਕ ਕਰਨ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੈ। ਇਸ ਦੇ ਨਾਲ ਹੀ ਕੋਈ ਵੀ ਸੂਚਨਾ ਪ੍ਰਾਪਤ ਕਰਨ ਲਈ ਈਮੇਲ [dbeebarnalahelp@gmail.com](mailto:dbeebarnalahelp@gmail.com) ਤੇ ਸੰਪਰਕ ਕੀਤਾ ਜਾ ਸਕਦਾ ਹੈ।